

ਗਉੜੀ ਮਹਲਾ ੫ ॥

Gauree, Fifth Mehl:

ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥

Come out, O soul-bird, and let the meditative remembrance of the Lord be your wings.

ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥

Meet the Holy Saint, take to His Sanctuary, and keep the perfect jewel of the Lord enshrined in your heart. ||1||Pause||

ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੁਣ ਮੋਹ ਕੀ ਫਾਸ ॥

Superstition is the well, thirst for pleasure is the mud, and emotional attachment is the noose, so tight around your neck.

ਕਾਟਨਹਾਰ ਜਗਤ ਗੁਰ ਗੋਬਿੰਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥

The only one who can cut this is the Guru of the World, the Lord of the Universe. So let yourself dwell at His Lotus Feet. ||1||

ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥

Bestow Your Mercy, O Lord of the Universe, O God, My Beloved, Master of the meek - please, listen to my prayer.

ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥

Take my hand, O Lord and Master of Nanak; my body and soul all belong to You. ||2||3||120||